



# Punjab Government Gazette

*Published by Authority*

No.7]

CHANDIGARH, FRIDAY, FEBRUARY 14, 2025 (MAGHA 25, 1946 SAKA)

## PART I

### Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਵਿਭਾਗ

(ਗ੍ਰਹਿ-3 ਸ਼ਾਖਾ)

ਹੁਕਮ

ਮਿਤੀ 26 ਦਸੰਬਰ, 2024

**No.HOME-HM-30ESBM/899/2024-2H3/I/997022/2024.**— ਸ਼੍ਰੀ ਕੁਲਦੀਪ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਨੰ. 280/ਬੀ.ਆਰ., ਜਿਨ੍ਹਾਂ ਦੀ ਜਨਮ ਮਿਤੀ 02.03.1967 ਹੈ, ਵੱਲੋਂ ਮਿਤੀ 24.09.2024 ਨੂੰ ਸਵੈ-ਇੱਛੁਕ ਸੇਵਾ ਨਿਵਿਰਤੀ ਸਬੰਧੀ ਦਿੱਤੀ ਗਈ ਪ੍ਰਤੀਬੇਨਤੀ ਨੂੰ, ਪੰਜਾਬ ਸਿਵਲ ਸਰਵਿਸਿਜ਼ (Premature Retirement) ਰੂਲਜ਼, 1975 ਦੇ ਪੈਰਾ 3, 3(a) ਵਿੱਚ ਕੀਤੇ ਗਏ ਉਪਬੰਧਾਂ ਦੀ ਰੋਸ਼ਨੀ ਵਿੱਚ ਵਿਚਾਰਦੇ ਹੋਏ, ਇਸ ਅਧਿਕਾਰੀ ਨੂੰ ਮਿਤੀ 31.12.2024 (ਬਾ.ਦੁ) ਸਰਕਾਰੀ ਸੇਵਾ ਤੋਂ ਹੇਠ ਲਿਖੀਆਂ ਸ਼ਰਤਾਂ ਤੇ ਸਵੈ-ਇੱਛੁਕ ਸੇਵਾ ਨਿਵਿਰਤੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ:—

ੳ) ਜੇਕਰ ਉਸ ਵਿਰੁੱਧ ਕਿਸੇ ਤਰ੍ਹਾਂ ਦਾ ਕੋਈ ਬਕਾਇਆ ਆਦਿ ਬਣਦਾ ਹੋਇਆ ਤਾਂ ਉਹ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਰਹੇਗਾ।

ਅ) ਜੇਕਰ ਅਧਿਕਾਰੀ ਵਿਰੁੱਧ ਕੋਈ ਕ੍ਰਿਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਅਧਿਕਾਰੀ ਵਿਰੁੱਧ ਪੰਜਾਬ ਸੀ.ਐਸ.ਆਰ.ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ੲ) ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਭਰਪਾਈ ਅਧਿਕਾਰੀ ਦੇ ਰਿਟਾਇਰਮੈਂਟ ਲਾਭਾਂ ਵਿੱਚੋਂ ਕੀਤੀ ਜਾਵੇਗੀ।

2. ਇਹ ਹੁਕਮ ਸਮਰੱਥ ਅਥਾਰਿਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਮਿਤੀ 19.ਨਵੰਬਰ, 2024

ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ.,

ਸਕੱਤਰ, ਪੰਜਾਬ ਸਰਕਾਰ

ਗ੍ਰਹਿ ਮਾਮਲੇ ਵਿਭਾਗ, ਪੰਜਾਬ